

ਸੋਰਠਿ ਮਹਲਾ ੫ ॥

Sorat'h, Fifth Mehl:

ਸਿਮਰਉ ਅਪੁਨਾ ਸਾਂਈ ॥

I meditate in remembrance on my Lord.

ਦਿਨਸੁ ਰੈਨਿ ਸਦ ਧਿਆਈ ॥

Day and night, I ever meditate on Him.

ਹਾਥ ਦੇਇ ਜਿਨਿ ਰਾਖੇ ॥

He gave me His hand, and protected me.

ਹਰਿ ਨਾਮ ਮਹਾ ਰਸ ਚਾਖੇ ॥੧॥

I drink in the most sublime essence of the Lord's Name. ||1||

ਅਪਨੇ ਗੁਰ ਉਪਰਿ ਕੁਰਬਾਨੁ ॥

I am a sacrifice to my Guru.

ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥

God, the Great Giver, the Perfect One, has become merciful to me, and now, all are kind to me. ||Pause||

ਨਾਨਕ ਜਨ ਸਰਨਾਈ ॥

Servant Nanak has entered His Sanctuary.

ਜਿਨਿ ਪੂਰਨ ਪੈਜ ਰਖਾਈ ॥

He has perfectly preserved his honor.

ਸਗਲੇ ਦੁਖ ਮਿਟਾਈ ॥

All suffering has been dispelled.

ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥

So enjoy peace, O my Siblings of Destiny! ||2||28||92||